

ਆਸਾ ॥

Aasaa:

ਕਹਾ ਸੁਆਨ ਕਉ ਸਿਮ੍ਰਿਤਿ ਸੁਨਾਏ ॥

Why bother to read the Simritees to a dog?

ਕਹਾ ਸਾਕਤ ਪਹਿ ਹਰਿ ਗੁਨ ਗਾਏ ॥੧॥

Why bother to sing the Lord's Praises to the faithless cynic? ||1||

ਰਾਮ ਰਾਮ ਰਾਮ ਰਮੇ ਰਮਿ ਰਹੀਐ ॥

Remain absorbed in the Lord's Name, Raam, Raam, Raam.

ਸਾਕਤ ਸਿਉ ਭੂਲਿ ਨਹੀ ਕਹੀਐ ॥੧॥ ਰਹਾਉ ॥

Do not bother to speak of it to the faithless cynic, even by mistake.

||1||Pause||

ਕਉਆ ਕਹਾ ਕਪੂਰ ਚਰਾਏ ॥

Why offer camphor to a crow?

ਕਹ ਬਿਸੀਅਰ ਕਉ ਦੁਧੁ ਪੀਆਏ ॥੨॥

Why give the snake milk to drink? ||2||

ਸਤਸੰਗਤਿ ਮਿਲਿ ਬਿਬੇਕ ਬੁਧਿ ਹੋਈ ॥

Joining the Sat Sangat, the True Congregation, discriminating understanding is attained.

ਪਾਰਸੁ ਪਰਸਿ ਲੋਹਾ ਕੰਚਨੁ ਸੋਈ ॥੩॥

That iron which touches the Philosopher's Stone becomes gold. ||3||

ਸਾਕਤੁ ਸੁਆਨੁ ਸਭੁ ਕਰੇ ਕਰਾਇਆ ॥

The dog, the faithless cynic, does everything as the Lord causes him to do.

ਜੋ ਧੁਰਿ ਲਿਖਿਆ ਸੁ ਕਰਮ ਕਮਾਇਆ ॥੪॥

He does the deeds pre-ordained from the very beginning. ||4||

ਅੰਮ੍ਰਿਤੁ ਲੈ ਲੈ ਨੀਮੁ ਸਿੰਚਾਈ ॥

If you take Ambrosial Nectar and irrigate the neem tree with it,

ਕਹਤ ਕਬੀਰ ਉਆ ਕੋ ਸਹਜੁ ਨ ਜਾਈ ॥੫॥੭॥੨੦॥

still, says Kabir, its natural qualities are not changed. ||5||7||20||